

ਪ੍ਰਭਾਤੀ ਮਹਲਾ ੩ ॥

Prabhaatee, Third Mehl:

ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥

The Gurmukhs praise the Lord; praising the Lord, they know Him.

ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥

Doubt and duality are gone from within; they realize the Word of the Guru's Shabad. ||1||

ਹਰਿ ਜੀਉ ਤੂ ਮੇਰਾ ਇਕੁ ਸੋਈ ॥

O Dear Lord, You are my One and Only.

ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥

I meditate on You and praise You; salvation and wisdom come from You. ||1||Pause||

ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥

The Gurmukhs praise You; they receive the most excellent and sweet Ambrosial Nectar.

ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥

This Nectar is forever sweet; it never loses its taste. Contemplate the Word of the Guru's Shabad. ||2||

ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥

He makes it seem so sweet to me; I am a sacrifice to Him.

ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥

Through the Shabad, I praise the Giver of peace forever. I have eradicated self-conceit from within. ||3||

ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੇ ਫਲੁ ਪਾਏ ॥

My True Guru is forever the Giver. I receive whatever fruits and rewards I desire.

ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥

O Nanak, through the Naam, glorious greatness is obtained; through the Word of the Guru's Shabad, the True One is found. ||4||3||